

ਰਾਮਕਲੀ ਮਹਲਾ ੫ ॥
Raamkalee, Fifth Mehl:

ਗਉ ਕਉ ਚਾਰੇ ਸਾਰਦੂਲੁ ॥
The tiger leads the cow to the pasture,

ਕਉਡੀ ਕਾ ਲਖ ਹੂਆ ਮੂਲੁ ॥
the shell is worth thousands of dollars,

ਬਕਰੀ ਕਉ ਹਸਤੀ ਪ੍ਰਤਿਪਾਲੇ ॥
and the elephant nurses the goat,

ਅਪਨਾ ਪ੍ਰਭੁ ਨਦਰਿ ਨਿਹਾਲੇ ॥੧॥
when God bestows His Glance of Grace. ||1||

ਕ੍ਰਿਪਾ ਨਿਧਾਨ ਪ੍ਰੀਤਮ ਪ੍ਰਭ ਮੇਰੇ ॥
You are the treasure of mercy, O my Beloved Lord God.

ਬਰਨਿ ਨ ਸਾਕਉ ਬਹੁ ਗੁਨ ਤੇਰੇ ॥੧॥ ਰਹਾਉ ॥
I cannot even describe Your many Glorious Virtues. ||1||Pause||

ਦੀਸਤ ਮਾਸੁ ਨ ਖਾਇ ਬਿਲਾਈ ॥
The cat sees the meat, but does not eat it,

ਮਹਾ ਕਸਾਬਿ ਛੁਰੀ ਸਟਿ ਪਾਈ ॥
and the great butcher throws away his knife;

ਕਰਣਹਾਰ ਪ੍ਰਭੁ ਹਿਰਦੈ ਵੁਠਾ ॥
the Creator Lord God abides in the heart;

ਫਾਥੀ ਮਛਲੀ ਕਾ ਜਾਲਾ ਤੂਟਾ ॥੨॥
the net holding the fish breaks apart. ||2||

ਸੁਕੇ ਕਾਸਟ ਹਰੇ ਚਲੂਲ ॥
The dry wood blossoms forth in greenery and red flowers;

ਉਚੈ ਥਲਿ ਫੂਲੇ ਕਮਲ ਅਨੂਪ ॥
in the high desert, the beautiful lotus flower blooms.

ਅਗਨਿ ਨਿਵਾਰੀ ਸਤਿਗੁਰ ਦੇਵ ॥

The Divine True Guru puts out the fire.

ਸੇਵਕੁ ਅਪਨੀ ਲਾਇਓ ਸੇਵ ॥੩॥

He links His servant to His service. ||3||

ਅਕਿਰਤਘਣਾ ਕਾ ਕਰੇ ਉਧਾਰੁ ॥

He saves even the ungrateful;

ਪ੍ਰਭੁ ਮੇਰਾ ਹੈ ਸਦਾ ਦਇਆਰੁ ॥

my God is forever merciful.

ਸੰਤ ਜਨਾ ਕਾ ਸਦਾ ਸਹਾਈ ॥

He is forever the helper and support of the humble Saints.

ਚਰਨ ਕਮਲ ਨਾਨਕ ਸਰਣਾਈ ॥੪॥੩੯॥੫੦॥

Nanak has found the Sanctuary of His lotus feet. ||4||39||50||